

ਬਿਲਾਵਲੁ ਮਹਲਾ ੫ ॥

Bilaaval, Fifth Mehl:

ਸੁਨੀਅਤ ਪ੍ਰਭ ਤਉ ਸਗਲ ਉਧਾਰਨ ॥

I have heard that God is the Savior of all.

ਮੋਹ ਮਗਨ ਪਤਿਤ ਸੰਗਿ ਪ੍ਰਾਨੀ ਐਸੇ ਮਨਹਿ ਬਿਸਾਰਨ ॥੧॥ ਰਹਾਉ ॥

Intoxicated by attachment, in the company of sinners, the mortal has forgotten such a Lord from his mind. ||1||Pause||

ਸੰਚਿ ਬਿਖਿਆ ਲੇ ਗ੍ਰਾਹਜੁ ਕੀਨੀ ਅੰਮ੍ਰਿਤੁ ਮਨ ਤੇ ਡਾਰਨ ॥

He has collected poison, and grasped it firmly. But he has cast out the Ambrosial Nectar from his mind.

ਕਾਮ ਕ੍ਰੋਧ ਲੋਭ ਰਤੁ ਨਿੰਦਾ ਸਤੁ ਸੰਤੋਖੁ ਬਿਦਾਰਨ ॥੧॥

He is imbued with sexual desire, anger, greed and slander; he has abandoned truth and contentment. ||1||

ਇਨ ਤੇ ਕਾਢਿ ਲੇਹੁ ਮੇਰੇ ਸੁਆਮੀ ਹਾਰਿ ਪਰੇ ਤੁਮ੍ਹ ਸਾਰਨ ॥

Lift me up, and pull me out of these, O my Lord and Master. I have entered Your Sanctuary.

ਨਾਨਕ ਕੀ ਬੇਨੰਤੀ ਪ੍ਰਭ ਪਹਿ ਸਾਧਸੰਗਿ ਰੰਕ ਤਾਰਨ ॥੨॥੩॥੮੩॥

Nanak prays to God: I am a poor beggar; carry me across, in the Saadh Sangat, the Company of the Holy. ||2||3||83||